

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥  
ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥ ੧॥ ਨਾਮਿ ਰਤੇ ਪ੍ਰਭੁ ਰੰਗਿ  
ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ  
ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੁਖੁ ਸੰਤਨ ਕੈ ਬਿਨਸੀ ਚਿੰਦ ॥੨॥  
ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ  
ਬਿਸੁਆਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥ ੩॥ ਦੁਇ ਕਰ ਜੋਤਿ ਕਰੀ ਅਰਦਾਸਿ ॥  
ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭੁ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ  
॥੪॥੨॥੨੩॥ {ਪੰਨਾ 676}

ਪਦਅਰਥ:- ਮੋਹਿ—ਮੈਨੂੰ। ਮਸਕੀਨ—ਆਜਿਜ਼, ਨਿਮਾਣਾ। ਮੋਹਿ ਮਸਕੀਨ—ਮੈਨੂੰ ਨਿਮਾਣੇ ਨੂੰ। ਅਧਾਰੁ—  
ਆਸਰਾ। ਖਾਟਣ ਕਉ—ਖੱਟਣ ਵਾਸਤੇ। ਰੋਜਗਾਰੁ—ਰੋਜ਼ੀ ਕਮਾਣ ਲਈ ਕੰਮ। ਸੰਚਣ ਕਉ—ਜਮ੍ਹਾਂ ਕਰਨ  
ਲਈ। ਹਲਤਿ—{A>} ਇਸ ਲੋਕ ਵਿਚ। ਪਲਤਿ—{pr>} ਪਰਲੋਕ ਵਿਚ। ਤਾ ਕੈ ਕਾਮ—ਉਸ ਮਨੁੱਖ ਦੇ  
ਕੰਮ॥1॥

ਨਾਮਿ—ਨਾਮ ਵਿਚ। ਰਤੇ—ਰੰਗੇ ਹੋਏ। ਰੰਗਿ—ਪ੍ਰੇਮ-ਰੰਗ ਵਿਚ। ਅਪਾਰ—ਬੇਅੰਤ। ਸਾਧ—ਸੰਤ ਜਨ।  
ਗਾਵਹਿ—ਗਾਂਦੇ ਹਨ। ਰਹਾਉ।

ਅਤਿ ਮਸਕੀਨੀ—ਬਹੁਤ ਨਿਮ੍ਰਤਾ। ਚੀਨੀ—ਪਛਾਣੀ। ਜਸੁ—ਸਿਫਤਿ-ਸਾਲਾਹ। ਸੰਤਨ ਕੈ—ਸੰਤਾਂ ਦੇ ਹਿਰਦੇ  
ਵਿਚ। ਚਿੰਦ—ਚਿੰਤਾ॥2॥

ਜਹ—ਜਿੱਥੇ। ਇਕਤ੍ਰ—ਇਕੱਠੇ। ਨਾਦ—ਸਾਜ (ਵਜਾ ਕੇ)। ਕਵਿਤ—ਕਵਿਤਾ (ਪੜ੍ਹ ਕੇ)। ਬਿਸੁਆਮ—ਸ਼ਾਂਤੀ।  
ਉਨ ਸੰਗੁ—ਉਹਨਾਂ ਦੀ ਸੰਗਤਿ। ਮਸਤਕਿ—ਮੱਥੇ ਉੱਤੇ। ਕਰਾਮ—ਕਰਮ, ਬਖਸ਼ਿਸ਼॥3॥

ਦੁਇ ਕਰ—ਦੋਵੇਂ ਹੱਥ {ਬਹੁ-ਵਚਨ}। ਕਰੀ—ਕਰੀ, ਮੈਂ ਕਰਦਾ ਹਾਂ। ਪਖਾਰਿ—ਧੋ ਕੇ। ਗੁਣਤਾਸ—ਗੁਣਾਂ ਦਾ  
ਖਜ਼ਾਨਾ ਪ੍ਰਭੂ। ਜੀਵੈ—ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਧੂਰਿ—ਚਰਨ-ਧੂੜ॥4॥

ਅਰਥ:- ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ  
ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ। ਰਹਾਉ।

ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ  
ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-  
ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ॥1॥

ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫਤਿ-ਸਾਲਾਹ ਕਰਨੀ ਹੀ ਸੰਤ  
ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ।  
(ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ  
ਨਾਸ ਹੋ ਜਾਂਦੀ ਹੈ॥2॥

ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ  
ਸਿਫਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ  
ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ

ਬਖਸ਼ਿਸ਼ (ਦਾ ਲੇਖ ਲਿਖਿਆ ਹੋਵੇ)।3।

ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ)।4।2।  
23।